

ਤੁਰੰਤ ਰਿਲੀਜ਼ ਲਈ

**ਐਮਰਜੈਂਸੀ ਨਾਲ ਨਿਪਟਣ ਲਈ ਤਿਆਰੀ ਕਰਨ ਵਿੱਚ ਅਸੀਂ ਸਾਰੇ ਭੂਮਿਕਾ ਨਿਭਾ ਸਕਦੇ ਹਾਂ
ਸਿਟੀ ਆਫ ਬ੍ਰੈਂਪਟਨ ਨੇ ਐਮਰਜੈਂਸੀ ਪ੍ਰੀਪੇਅਰਡਨੈਸ ਵੀਕ, 3-9 ਮਈ, 2020 ਨੂੰ ਮਾਨਤਾ ਦਿੱਤੀ**

ਬ੍ਰੈਂਪਟਨ, ਓਨਟਾਰੀਓ (4 ਮਈ, 2020) – 3 ਤੋਂ 9 ਮਈ ਤੱਕ, ਸਿਟੀ, ਐਮਰਜੈਂਸੀ ਪ੍ਰੀਪੇਅਰਡਨੈਸ ਵੀਕ (ਈ.ਪੀ.ਡਬਲਯੂ) (Emergency Preparedness Week) (EPW) ਨੂੰ ਮਾਨਤਾ ਦੇ ਰਹੀ ਹੈ। ਇਸ ਸਾਲ, COVID-19 (ਸੀ.ਓ.ਵੀ.ਆਈ.ਡੀ.-19) ਨੂੰ ਦੇਖਦੇ ਹੋਏ, ਸਿਟੀ ਨਿਵਾਸੀਆਂ ਨੂੰ ਯਾਦ ਕਰਾਉਂਦੀ ਹੈ ਕਿ ਹੁਣ, ਇਹ ਪਹਿਲਾਂ ਤੋਂ ਵੀ ਵੱਧ ਮਹੱਤਵਪੂਰਣ ਹੈ ਕਿ ਅਸੀਂ ਸੁਰੱਖਿਅਤ ਰਹਿਣ ਵਿੱਚ ਅਤੇ ਹਰ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣ ਵਿੱਚ ਆਪਣੀ-ਆਪਣੀ ਭੂਮਿਕਾ ਨਿਭਾਈਏ।

ਨਿਵਾਸੀ ਜਾਣਕਾਰੀ ਪ੍ਰਾਪਤ ਕਰਕੇ, ਸਰੀਰਕ ਦੂਰੀ ਕਾਇਮ ਰੱਖ ਕੇ ਅਤੇ ਪੀਲ ਪਬਲਿਕ ਹੈਲਥ (Peel Public Health) ਦੀ ਸਲਾਹ ਦੀ ਪਾਲਣਾ ਕਰਕੇ, COVID-19 ਨੂੰ ਫੈਲਣ ਤੋਂ ਰੋਕਣ ਵਿੱਚ, ਖੁਦ ਨੂੰ ਅਤੇ ਭਾਈਚਾਰੇ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਕਰ ਰਹੇ ਹਨ। ਸਿਟੀ ਨਿਵਾਸੀਆਂ ਨੂੰ ਸਲਾਹ ਦਿੰਦੀ ਹੈ ਕਿ ਉਹ ਬ੍ਰੈਂਪਟਨ ਨੂੰ ਸੁਰੱਖਿਅਤ ਰੱਖਣ ਲਈ, ਲਗਾਤਾਰ ਇਹ ਯਤਨ ਕਰਦੇ ਰਹਿਣ।

ਸਿਟੀ, ਆਪਣੀ ਐਮਰਜੈਂਸੀ ਮੈਨੇਜਮੈਂਟ (Emergency Management) ਟੀਮ ਅਤੇ ਭਾਈਚਾਰਕ ਭਾਈਵਾਲਾਂ ਦੀ ਵੀ ਧੰਨਵਾਦੀ ਹੈ, ਜੋ ਇਸ ਸਮੇਂ ਆਪਣੀਆਂ ਯੋਜਨਾਵਾਂ ਲਾਗੂ ਕਰ ਰਹੇ ਹਨ ਅਤੇ COVID-19 ਦੇ ਦੌਰਾਨ ਸਾਡੇ ਭਾਈਚਾਰੇ ਨੂੰ ਸੁਰੱਖਿਅਤ ਰੱਖਣ ਲਈ, ਲਗਾਤਾਰ ਨਾਲ ਮਿਲ ਕੇ ਕੰਮ ਕਰ ਰਹੇ ਹਨ।

ਹਰ ਸਾਲ, ਈ.ਪੀ.ਡਬਲਯੂ. (EPW), ਨਿਵਾਸੀਆਂ ਨੂੰ ਇਹ ਯਾਦ ਕਰਾਉਣ ਦਾ ਸਮਾਂ ਹੁੰਦਾ ਹੈ ਕਿ ਉਹ [ਬ੍ਰੈਂਪਟਨ ਦੀ ਐਮਰਜੈਂਸੀ ਪ੍ਰੀਪੇਅਰਡਨੈਸ ਗਾਈਡ \(Brampton's Emergency Preparedness Guide\)](#) ਦੀ ਸਮੀਖਿਆ ਕਰਨ। ਨਾਲ ਹੀ, ਉਹ ਬੇਹੱਦ ਗਰਮ ਮੌਸਮ, ਹੜ੍ਹ ਆਉਣ ਅਤੇ ਬਿਜਲੀ ਕਟੌਤੀ ਜਿਹੀਆਂ, ਹਰ ਤਰ੍ਹਾਂ ਦੀਆਂ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਿਪਟਣ ਲਈ ਤਿਆਰ ਰਹਿਣ। ਹੋਰ ਜਾਣਨ ਲਈ, www.brampton.ca/prepared ਤੇ ਜਾਓ।

ਹਵਾਲੇ

“ਸਿਟੀ ਵਿਖੇ ਸਮੁੱਚੀ ਟੀਮ, COVID-19 ਨੂੰ ਫੈਲਣ ਤੋਂ ਰੋਕਣ ਦੇ ਯਤਨ ਕਰਦੇ ਹੋਏ, ਸਾਡੇ ਭਾਈਚਾਰੇ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਭਾਈਵਾਲਾਂ ਦੇ ਨਾਲ ਮਿਲ ਕੇ, ਬਿਨਾਂ ਥੱਕੇ ਲਗਾਤਾਰ ਕੰਮ ਕਰ ਰਹੀ ਹੈ। ਹਰ ਕਿਸੇ ਨੂੰ ਸੂਚਨਾ ਦਿੰਦੇ ਰਹਿਣਾ ਅਤੇ ਇਹ ਯਕੀਨੀ ਬਣਾਉਣਾ ਕਿ ਇਕੱਠੇ ਮਿਲ ਕੇ ਅਤੇ ਸਮੇਂ ਸਿਰ ਸਥਿਤੀ ਤੇ ਕਾਬੂ ਪਾਇਆ ਜਾ ਰਿਹਾ ਹੈ, ਛੋਟੀ ਉਪਲਬਧੀ ਨਹੀਂ ਹੈ। ਮੈਂ ਇਹ ਯਕੀਨੀ ਬਣਾਉਣ ਵਿੱਚ ਕਿ COVID-19 ਨੂੰ ਫੈਲਣ ਤੋਂ ਰੋਕਣ ਲਈ, ਅਸੀਂ ਸਾਰੇ ਨਾਲ ਮਿਲ ਕੇ ਕੰਮ ਕਰ ਰਹੇ ਹਾਂ, ਸਾਡੇ ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ ਅਤੇ ਰੀਜਨ ਆਫ ਪੀਲ ਵਿਖੇ, ਐਮਰਜੈਂਸੀ ਮੈਨੇਜਮੈਂਟ ਸਟਾਫ ਦੀ ਪ੍ਰਸ਼ੰਸਾ ਕਰਦਾ ਹਾਂ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

“COVID-19 ਨੂੰ ਫੈਲਣ ਤੋਂ ਰੋਕਣ ਵਿੱਚ, ਅਸੀਂ ਸਾਰੇ ਆਪਣੀ-ਆਪਣੀ ਭੂਮਿਕਾ ਨਿਭਾ ਸਕਦੇ ਹਾਂ। ਸਰੀਰਕ ਦੂਰੀ ਕਾਇਮ ਰੱਖ ਕੇ ਅਤੇ ਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਕਰਕੇ, ਸਾਡੇ ਭਾਈਚਾਰੇ ਨੂੰ ਸੁਰੱਖਿਅਤ ਰੱਖ ਕੇ ਆਪਣੀ ਮਹੱਤਵਪੂਰਣ ਭੂਮਿਕਾ ਨਿਭਾਉਣ ਲਈ, ਸਾਡੇ ਨਿਵਾਸੀਆਂ ਦਾ ਧੰਨਵਾਦ।”

- ਰੋਏਨਾ ਸੈਂਟੋਸ (Rowena Santos), ਰੀਜਨਲ ਕਾਉਂਸਲਰ, ਵਾਰਡਸ 1 ਅਤੇ 5; ਚੇਅਰ, ਕਮਿਊਨਿਟੀ ਸਰਵਿਸਿਜ ਕਮੇਟੀ, ਸਿਟੀ ਆਫ ਬ੍ਰੈਂਪਟਨ

“COVID-19 ਨੂੰ ਫੈਲਣ ਤੋਂ ਰੋਕਣ ਲਈ, ਸਾਡੀ ਸਿਟੀ ਦੇ ਲਗਾਤਾਰ ਯਤਨ, ਸਾਡੇ ਸਟਾਫ਼ ਅਤੇ ਸਾਡੇ ਭਾਈਵਾਲਾਂ ਦੇ ਨਾਲ ਮਿਲ ਕੇ ਤਿਆਰੀ ਕਰਨ ਅਤੇ ਉਸਤੇ ਅਮਲ ਕਰਨ ਦਾ ਨਤੀਜਾ ਹਨ। ਐਮਰਜੈਂਸੀ ਸਬੰਧੀ ਯੋਜਨਾਵਾਂ ਤੇ ਅਮਲ ਕਰਨ ਤੋਂ ਲੈ ਕੇ, ਲਗਾਤਾਰ ਤਿਆਰੀ ਕਰਨ ਅਤੇ ਜਾਣਕਾਰੀ ਦੇਣ ਦੀਆਂ ਗਤੀਵਿਧੀਆਂ ਤੱਕ, ਸਾਡਾ ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ ਯਕੀਨੀ ਬਣਾਉਂਦਾ ਹੈ ਕਿ ਸਾਡੇ ਭਾਈਚਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਿਪਟਣ ਲਈ ਸਾਰੇ ਜ਼ਰੂਰੀ ਸਾਧਨ ਮੌਜੂਦ ਹਨ।”

- ਜੈਫ ਬੋਮੈਨ (Jeff Bowman), ਸਿਟੀ ਕਾਉਂਸਲਰ, ਵਾਰਡਸ 3 ਅਤੇ 4; ਮੈਂਬਰ, ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਪ੍ਰੋਗਰਾਮ ਕਮੇਟੀ, ਸਿਟੀ ਆਫ ਬ੍ਰੈਂਪਟਨ

“ਇਹ ਐਮਰਜੈਂਸੀ ਪ੍ਰੀਪੇਅਰਡਨੈਸ ਵੀਕ ਪਹਿਲਾਂ ਵਰਗਾ ਨਹੀਂ ਹੈ ਕਿਉਂਕਿ ਸਾਡੀ ਟੀਮ COVID-19 ਮਹਾਂਮਾਰੀ ਦੀ ਸੱਚਾਈ ਨਾਲ ਨਿਪਟ ਰਹੀ ਹੈ। ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ, ਸਾਡੀ ਐਮਰਜੈਂਸੀ ਮੈਨੇਜਮੈਂਟ ਟੀਮ ਦੀ ਲਗਾਤਾਰ ਯੋਜਨਾਬੰਦੀ ਅਤੇ ਤਾਲਮੇਲ ਵਾਲੇ ਯਤਨਾਂ ਦੇ ਨਾਲ-ਨਾਲ, ਸਾਡੇ ਨਿਵਾਸੀਆਂ ਅਤੇ ਕਾਰੋਬਾਰੀਆਂ ਦੀ, ਸਾਡੇ ਨਾਲ ਕੰਮ ਕਰਨ ਦੀ ਵਚਨਬੱਧਤਾ ਦੇ ਕਾਰਨ, ਅਸੀਂ ਆਉਣ ਵਾਲੇ ਸਮੇਂ ਅਤੇ ਸਿਟੀ ਨੂੰ ਦੁਬਾਰਾ ਖੋਲ੍ਹਣ ਤੇ ਵਿਚਾਰ ਕਰ ਰਹੇ ਹਾਂ। ਅਸੀਂ ਬੇਨਤੀ ਕਰਦੇ ਹਾਂ ਕਿ ਸਾਰੇ ਆਪਣੀ-ਆਪਣੀ ਤਿਆਰੀ ਰੱਖਣ ਅਤੇ ਸਾਡੇ ਭਾਈਚਾਰੇ ਦੀ ਸੁਰੱਖਿਆ ਅਤੇ ਸਥਿਤੀ ਨਾਲ ਨਿਪਟਣ ਦੀ ਤਾਕਤ ਨੂੰ ਯਕੀਨੀ ਬਣਾਉਣ ਲਈ, ਸਿਹਤ ਦੇਖਭਾਲ ਅਤੇ ਐਮਰਜੈਂਸੀ ਪੇਸ਼ਾਵਰਾਂ ਦੀ ਸਲਾਹ ਦੀ ਲਗਾਤਾਰ ਪਾਲਣਾ ਕਰਦੇ ਰਹਿਣ।”

- ਡੇਵਿਡ ਬੈਰਿਕ (David Barrick), ਚੀਫ ਐਡਮਿਨਿਸਟ੍ਰੇਟਿਵ ਅਫਸਰ, ਸਿਟੀ ਆਫ ਬ੍ਰੈਂਪਟਨ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੱਨ-ਸੁਵੱਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca